

ਸਾਰਗ ਮਹਲਾ ੩ ॥

Saarang, Third Mehl:

ਮਨ ਮੇਰੇ ਹਰਿ ਕੀ ਅਕਥ ਕਹਾਣੀ ॥

O my mind, the Speech of the Lord is unspoken.

ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥

That humble being who is blessed by the Lord's Glance of Grace, obtains it.  
How rare is that Gurmukh who understands. ||1||Pause||

ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥

The Lord is Deep, Profound and Unfathomable, the Ocean of Excellence; He is realized through the Word of the Guru's Shabad.

ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥

Mortals do their deeds in all sorts of ways, in the love of duality; but without the Shabad, they are insane. ||1||

ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥

That humble being who bathes in the Lord's Name becomes immaculate; he never becomes polluted again.

ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥

Without the Name, the whole world is polluted; wandering in duality, it loses its honor. ||2||

ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥

What should I grasp? What should I gather up or leave behind? I do not know.

ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥

O Dear Lord, Your Name is the Help and Support of those whom You bless with Your kindness and compassion. ||3||

ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥

The True Lord is the True Giver, the Architect of Destiny; as He pleases, He links mortals to the Name.

ਗੁਰੂ ਦੁਆਰੈ ਸੋਈ ਬੁਝੈ ਜਿਸ ਨੋ ਆਪਿ ਬੁਝਾਏ ॥੪॥

He alone comes to understand, who enters the Guru's Gate, whom the Lord Himself instructs. ||4||

ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥

Even gazing upon the wonders of the Lord, this mind does not think of Him. The world comes and goes in reincarnation.

ਸਤਿਗੁਰੁ ਸੇਵੇ ਸੋਈ ਬੁਝੈ ਪਾਏ ਮੋਖ ਦੁਆਰਾ ॥੫॥

Serving the True Guru, the mortal comes to understand, and finds the Door of Salvation. ||5||

ਜਿਨ੍ਹ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੁਝ ਬੁਝਾਈ ॥

Those who understand the Lord's Court, never suffer separation from him. The True Guru has imparted this understanding.

ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥

They practice truth, self-restraint and good deeds; their comings and goings are ended. ||6||

ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥

In the Court of the True Lord, they practice Truth. The Gurmukhs take the Support of the True Lord.

ਮਨਮੁਖ ਦੂਜੈ ਭਰਮਿ ਭੁਲਾਏ ਨਾ ਬੁਝਹਿ ਵੀਚਾਰਾ ॥੭॥

The self-willed manmukhs wander, lost in doubt and duality. They do not know how to contemplate the Lord. ||7||

ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥

He Himself is the Gurmukh, and He Himself gives; He Himself creates and beholds.

ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥

O Nanak, those humble beings are approved, whose honor the Lord Himself accepts. ||8||3||